

ਭੈਰਉ ਮਹਲਾ ੫ ॥ ਆਪੇ ਸਾਸਤੁ ਆਪੇ ਬੇਦੁ ॥ ਆਪੇ ਘਟਿ ਘਟਿ ਜਾਣੈ ਭੇਦੁ ॥ ਜੋਤਿ ਸਰੂਪ ਜਾ ਕੀ
 ਸਭ ਵਥੁ ॥ ਕਰਣ ਕਾਰਣ ਪੂਰਨ ਸਮਰਥੁ ॥ ੧ ॥ ਪ੍ਰਭ ਕੀ ਓਟ ਗਹਹੁ ਮਨ ਮੇਰੇ ॥ ਚਰਨ ਕਮਲ
 ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥ ਆਪੇ ਵਣੁ ਤ੍ਰਿਣੁ ਤ੍ਰਿਭਵਣੁ ਸਾਰੁ ॥
 ਜਾ ਕੈ ਸੂਤਿ ਪਰੋਇਆ ਸੰਸਾਰੁ ॥ ਆਪੇ ਸਿਵ ਸਕਤੀ ਸੰਜੋਗੀ ॥ ਆਪਿ ਨਿਰਬਾਣੀ ਆਪੇ ਭੋਗੀ
 ॥੨॥ ਜਤ ਕਤ ਪੇਖਉ ਤਤ ਤਤ ਸੋਇ ॥ ਤਿਸੁ ਬਿਨੁ ਦੂਜਾ ਨਾਹੀ ਕੋਇ ॥ ਸਾਗਰੁ ਤਰੀਐ ਨਾਮ ਕੈ
 ਰੰਗਿ ॥ ਗੁਣ ਗਾਵੈ ਨਾਨਕੁ ਸਾਧਸੰਗਿ ॥ ੩ ॥ ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥ ਉਣਾ ਨਾਹੀ
 ਕਿਛੁ ਜਨ ਤਾ ਕੈ ॥ ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥ ਨਾਨਕ ਦਾਸ ਸੇਈ ਜਨ ਧੰਨ

॥੪॥੨॥੫੦॥ {ਪੰਨਾ 1150}

ਪਦਅਰਥ:- ਆਪੇ—(ਪ੍ਰਭੂ) ਆਪ ਹੀ, ਪ੍ਰਭੂ ਦਾ ਆਪਣਾ ਨਾਮ ਹੀ। ਘਟਿ—ਸਰੀਰ ਵਿਚ। ਘਟਿ ਘਟਿ—ਹਰੇਕ
 ਸਰੀਰ ਵਿਚ। ਜਾਣੈ—ਜਾਣਦਾ ਹੈ {ਇਕ-ਵਚਨ}। ਜੋਤਿ ਸਰੂਪ—ਨਿਰੀ ਜੋਤਿ ਹੀ ਜੋਤਿ, ਨਿਰਾ ਚਾਨਣ ਹੀ
 ਚਾਨਣ। ਜਾ ਕੀ—ਜਿਸ (ਪਰਮਾਤਮਾ) ਦੀ। ਸਭ ਵਥੁ—ਸਾਰੀ ਵਸਤ, ਸਾਰੀ ਸ੍ਰਿਸ਼ਟੀ। ਕਰਣ ਕਾਰਣ—ਸਾਰੇ
 ਜਗਤ ਦਾ ਮੂਲ। ਪੂਰਨ—ਸਰਬ-ਵਿਆਪਕ। ਸਮਰਥੁ—ਸਭ ਤਾਕਤਾਂ ਦਾ ਮਾਲਕ।1।

ਓਟ—ਆਸਰਾ, ਸਹਾਰਾ। ਗਹਹੁ—ਫੜੋ, ਲਵੋ। ਮਨ—ਹੇ ਮਨ! ਚਰਨ ਕਮਲ—ਕੌਲ-ਫੁੱਲਾਂ ਵਰਗੇ ਸੋਹਣੇ
 ਚਰਨ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਦੁਸਮਨ—ਵੈਰੀ {ਬਹੁ-ਵਚਨ}। ਆਵੈ—ਆਉਂਦਾ {ਇਕ-ਵਚਨ}।
 ਨੇਰੇ—ਨੇੜੇ।1। ਰਹਾਉ।

ਆਪੇ—ਪ੍ਰਭੂ ਆਪ ਹੀ। ਵਣੁ—ਜੰਗਲ। ਤ੍ਰਿਣੁ—ਘਾਹ ਦਾ ਤੀਲਾ, ਬਨਸਪਤੀ। ਸਾਰੁ—ਤੱਤ, ਮੂਲ। ਜਾ ਕੈ
 ਸੂਤਿ—ਜਿਸ ਦੇ ਸੂਤ ਵਿਚ, ਜਿਸ ਦੀ ਮਰਯਾਦਾ ਵਿਚ, ਜਿਸ ਦੇ ਹੁਕਮ ਵਿਚ। ਸਿਵ—ਸ਼ਿਵ, ਆਤਮਾ।
 ਸਕਤੀ—ਸ਼ਕਤੀ, ਮਾਇਆ, ਪ੍ਰਕ੍ਰਿਤੀ। ਸੰਜੋਗੀ—ਮਿਲਾਣ ਵਾਲਾ। ਨਿਰਬਾਣੀ—{invLwx} ਵਾਸਨਾ-ਰਹਿਤ,
 ਨਿਰਲੇਪ। ਭੋਗੀ—ਭੋਗਣ ਵਾਲਾ, ਭੋਗਾਂ ਵਿਚ ਪ੍ਰਵਿਰਤ।2।

ਜਤ ਕਤ—{X> ku>} ਜਿੱਥੇ ਕਿੱਥੇ, ਹਰ ਥਾਂ। ਪੇਖਉ—ਪੇਖਉ, ਮੈਂ ਵੇਖਦਾ ਹਾਂ। ਤਤ ਤਤ—ਉਥੇ ਉਥੇ।
 ਸੋਇ—ਉਹ (ਪਰਮਾਤਮਾ) ਹੀ। ਸਾਗਰੁ—(ਸੰਸਾਰ-) ਸਮੁੰਦਰ। ਤਰੀਐ—ਤਰਿਆ ਜਾ ਸਕਦਾ ਹੈ। ਕੈ ਰੰਗਿ—ਦੇ
 ਪ੍ਰੇਮ ਨਾਲ। ਗਾਵੈ—ਗਾਂਦਾ ਹੈ। ਸਾਧ ਸੰਗਿ—ਸਾਧ ਸੰਗਤਿ ਵਿਚ (ਰਹਿ ਕੇ)।3।

ਮੁਕਤਿ—(ਵਿਕਾਰਾਂ ਤੋਂ ਜਨਮ ਮਰਨ ਦੇ ਗੇੜ ਤੋਂ) ਖਲਾਸੀ। ਭੁਗਤਿ—ਭੋਜਨ ਆਦਿਕ। ਜੁਗਤਿ—ਜੀਉਣ ਦੀ
 ਜਾਚ। ਜਾ ਕੈ ਵਸਿ—ਜਿਸ (ਪਰਮਾਤਮਾ) ਦੇ ਵੱਸ ਵਿਚ। ਕਿਛੁ ਉਣਾ—ਕੋਈ ਕਮੀ। ਜਨ—ਹੇ ਜਨ! ਤਾ ਕੈ—
 ਉਸ (ਪ੍ਰਭੂ) ਦੇ ਘਰ ਵਿਚ। ਕਰਿ—ਕਰ ਕੇ। ਜਿਸੁ—ਜਿਸ ਜਿਸ ਉੱਤੇ। ਸੇਈ ਜਨ—ਉਹ ਬੰਦੇ {ਬਹੁ-ਵਚਨ}।
 ਧੰਨ—ਭਾਗਾਂ ਵਾਲੇ।4।

ਅਰਥ:- ਹੇ ਮੇਰੇ ਮਨ! ਪਰਮਾਤਮਾ ਦਾ ਆਸਰਾ ਲਈ ਰੱਖ। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਸੋਹਣੇ ਚਰਨਾਂ ਦਾ
 ਆਰਾਧਨ ਕਰਿਆ ਕਰ, (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਕੋਈ) ਵੈਰੀ (ਉਸ ਦੇ) ਨੇੜੇ ਨਹੀਂ ਆਉਂਦੇ,
 ਕੋਈ ਦੁੱਖ (ਉਸ ਦੇ) ਨੇੜੇ ਨਹੀਂ ਆਉਂਦਾ।1। ਰਹਾਉ।

ਹੇ ਮੇਰੇ ਮਨ! ਉਹ (ਪਰਮਾਤਮਾ) ਆਪ ਹੀ (ਤੇਰੇ ਵਾਸਤੇ) ਸ਼ਾਸਤ੍ਰ ਹੈ, ਉਹ (ਪਰਮਾਤਮਾ) ਆਪ ਹੀ (ਤੇਰੇ ਵਾਸਤੇ)
 ਵੇਦ ਹੈ (ਭਾਵ, ਪਰਮਾਤਮਾ ਦਾ ਨਾਮ ਹੀ ਤੇਰੇ ਵਾਸਤੇ ਵੇਦ ਸ਼ਾਸਤ੍ਰ ਹੈ)। ਹੇ ਮਨ! ਉਹ ਪਰਮਾਤਮਾ ਆਪ ਹੀ ਹਰੇਕ
 ਸਰੀਰ ਵਿਚ (ਵੱਸ ਰਿਹਾ ਹੈ), ਉਹ ਆਪ ਹੀ (ਹਰੇਕ ਜੀਵ ਦੇ ਦਿਲ ਦਾ) ਭੇਦ ਜਾਣਦਾ ਹੈ। ਹੇ ਮੇਰੇ ਮਨ! ਇਹ
 ਸਾਰੀ ਸ੍ਰਿਸ਼ਟੀ ਜਿਸ (ਪਰਮਾਤਮਾ) ਦੀ (ਰਚੀ ਹੋਈ ਹੈ) ਉਹ ਨਿਰਾ ਨੂਰ ਹੀ ਨੂਰ ਹੈ। ਉਹ ਹੀ ਸਾਰੇ ਜਗਤ ਦਾ ਮੂਲ

ਹੈ, ਉਹ ਸਭ ਥਾਈਂ ਮੌਜੂਦ ਹੈ, ਉਹ ਸਭ ਤਾਕਤਾਂ ਦਾ ਮਾਲਕ ਹੈ।11

ਹੇ ਮੇਰੇ ਮਨ! ਉਹ (ਪ੍ਰਭੂ) ਆਪ ਹੀ (ਹਰੇਕ) ਜੰਗਲ (ਨੂੰ ਪੈਦਾ ਕਰਨ ਵਾਲਾ) ਹੈ, (ਸਾਰੀ) ਵਨਸਪਤੀ (ਨੂੰ ਪੈਦਾ ਕਰਨ ਵਾਲਾ) ਹੈ, ਉਹ ਆਪ ਹੀ ਤਿੰਨਾਂ ਭਵਨਾਂ ਦਾ ਮੂਲ ਹੈ। (ਉਹ ਐਸਾ ਹੈ) ਜਿਸ ਦੇ ਹੁਕਮ ਵਿਚ ਸਾਰਾ ਜਗਤ ਪ੍ਰੋਤਾ ਹੋਇਆ ਹੈ। ਹੇ ਮਨ! ਉਹ ਆਪ ਹੀ ਜੀਵਾਤਮਾ ਤੇ ਪ੍ਰਕ੍ਰਿਤੀ ਨੂੰ ਜੋੜਨ ਵਾਲਾ ਹੈ, ਉਹ ਆਪ ਹੀ (ਸਭ ਤੋਂ ਵੱਖਰਾ) ਵਾਸਨਾ-ਰਹਿਤ ਹੈ, ਉਹ ਆਪ ਹੀ (ਸਭ ਵਿਚ ਵਿਆਪਕ ਹੋ ਕੇ ਸਾਰੇ ਭੋਗ) ਭੋਗਣ ਵਾਲਾ ਹੈ।21

ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਹਰ ਥਾਂ ਉਹ ਪ੍ਰਭੂ ਆਪ ਹੀ ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਦੂਜਾ ਨਹੀਂ ਹੈ। ਹੇ ਭਾਈ! (ਉਸ ਪਰਮਾਤਮ ਦੇ) ਨਾਮ ਵਿਚ ਪਿਆਰ ਪਾਇਆਂ ਹੀ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਨਾਨਕ (ਭੀ) ਸਾਧ ਸੰਗਤਿ ਵਿਚ (ਰਹਿ ਕੇ ਉਸੇ ਪਰਮਾਤਮਾ ਦੇ) ਗੁਣ ਗਾਂਦਾ ਹੈ।31

ਹੇ ਭਾਈ! (ਜੀਵਾਂ ਨੂੰ) ਮੁਕਤੀ (ਦੇਣੀ, ਜੀਵਾਂ ਨੂੰ ਖਾਣ-ਪੀਣ ਨੂੰ) ਭੋਜਨ (ਦੇਣਾ, ਜੀਵਾਂ ਨੂੰ) ਜੀਵਨ-ਤੋਰੇ ਤੋਰਨਾ— ਇਹ ਸਭ ਕੁਝ ਜਿਸ ਪਰਮਾਤਮਾ ਦੇ ਵੱਸ ਵਿਚ ਹੈ, ਉਸ ਦੇ ਘਰ ਵਿਚ (ਕਿਸੇ ਚੀਜ਼ ਦੀ) ਕੋਈ ਕਮੀ ਨਹੀਂ ਹੈ। ਹੇ ਦਾਸ ਨਾਨਕ! ਮਿਹਰ ਕਰ ਕੇ ਜਿਸ ਜਿਸ ਮਨੁੱਖ ਉੱਤੇ ਪਰਮਾਤਮਾ ਦਇਆਵਾਨ ਹੁੰਦਾ ਹੈ, ਉਹੀ ਸਾਰੇ ਬੰਦੇ (ਅਸਲ) ਭਾਗਾਂ ਵਾਲੇ ਹਨ।41 371 501